

ਸੂਹੀ ਲਲਿਤ ॥

Soohee, Lalit:

ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥

You were not able to make yourself a raft when you should have.

ਭਰਿ ਸਰਵਰੁ ਜਬ ਉਛਲੈ ਤਬ ਤਰਣੁ ਦੁਹੇਲਾ ॥੧॥

When the ocean is churning and over-flowing, then it is very difficult to cross over it. ||1||

ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੇਲਾ ॥੧॥ ਰਹਾਉ ॥

Do not touch the safflower with your hands; its color will fade away, my dear. ||1||Pause||

ਇਕ ਆਪੀਨ੍ਹਰੈ ਪਤਲੀ ਸਹ ਕੇਰੇ ਬੋਲਾ ॥

First, the bride herself is weak, and then, her Husband Lord's Order is hard to bear.

ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥

Milk does not return to the breast; it will not be collected again. ||2||

ਕਹੈ ਫਰੀਦੁ ਸਹੇਲੀਰੇ ਸਹੁ ਅਲਾਏਸੀ ॥

Says Fareed, O my companions, when our Husband Lord calls,

ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥

the soul departs, sad at heart, and this body returns to dust. ||3||2||